

ਗੋਂਡ ਮਹਲਾ ੫ ॥

Gond, Fifth Mehl:

ਸੰਤ ਕਾ ਲੀਆ ਧਰਤਿ ਬਿਦਾਰਉ ॥

One who is cursed by the Saints, is thrown down on the ground.

ਸੰਤ ਕਾ ਨਿੰਦਕੁ ਅਕਾਸ ਤੇ ਟਾਰਉ ॥

The slanderer of the Saints is thrown down from the skies.

ਸੰਤ ਕਉ ਰਾਖਉ ਅਪਨੇ ਜੀਅ ਨਾਲਿ ॥

I hold the Saints close to my soul.

ਸੰਤ ਉਧਾਰਉ ਤਤਖਿਣ ਤਾਲਿ ॥੧॥

The Saints are saved instantaneously. ||1||

ਸੋਈ ਸੰਤੁ ਜਿ ਭਾਵੈ ਰਾਮ ॥

He alone is a Saint, who is pleasing to the Lord.

ਸੰਤ ਗੋਬਿੰਦ ਕੈ ਏਕੈ ਕਾਮ ॥੧॥ ਰਹਾਉ ॥

The Saints, and God, have only one job to do. ||1||Pause||

ਸੰਤ ਕੈ ਉਪਰਿ ਦੇਇ ਪ੍ਰਭੁ ਹਾਥ ॥

God gives His hand to shelter the Saints.

ਸੰਤ ਕੈ ਸੰਗਿ ਬਸੈ ਦਿਨੁ ਰਾਤਿ ॥

He dwells with His Saints, day and night.

ਸਾਸਿ ਸਾਸਿ ਸੰਤਹ ਪ੍ਰਤਿਪਾਲਿ ॥

With each and every breath, He cherishes His Saints.

ਸੰਤ ਕਾ ਦੋਖੀ ਰਾਜ ਤੇ ਟਾਲਿ ॥੨॥

He takes the power away from the enemies of the Saints. ||2||

ਸੰਤ ਕੀ ਨਿੰਦਾ ਕਰਹੁ ਨ ਕੋਇ ॥

Let no one slander the Saints.

ਜੇ ਨਿੰਦੈ ਤਿਸ ਕਾ ਪਤਨੁ ਹੋਇ ॥

Whoever slanders them, will be destroyed.

ਜਿਸ ਕਉ ਰਾਖੈ ਸਿਰਜਨਹਾਰੁ ॥
One who is protected by the Creator Lord,

ਝਖ ਮਾਰਉ ਸਗਲ ਸੰਸਾਰੁ ॥੩॥
cannot be harmed, no matter how much the whole world may try. ||3||

ਪ੍ਰਭ ਅਪਨੇ ਕਾ ਭਇਆ ਬਿਸਾਸੁ ॥
I place my faith in my God.

ਜੀਉ ਪਿੰਡੁ ਸਭੁ ਤਿਸ ਕੀ ਰਾਸਿ ॥
My soul and body all belong to Him.

ਨਾਨਕ ਕਉ ਉਪਜੀ ਪਰਤੀਤਿ ॥
This is the faith which inspires Nanak:

ਮਨਮੁਖ ਹਾਰ ਗੁਰਮੁਖ ਸਦ ਜੀਤਿ ॥੪॥੧੬॥੧੮॥
the self-willed manmukhs will fail, while the Gurmukhs will always win.
||4||16||18||